

Prime Minister's Visit to USA for Quad Leaders' Summit and UNGA High-level Segment

September 14, 2021

ਕਵਾਡ ਲੀਡਰ ਸਿਖਰ ਸਮੇਲਨ ਅਤੇ UNGA ਉੱਚ ਪੱਧਰੀ ਸੈਗਮੇਂਟ ਵਿੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਦੀ ਅਮਰੀਕਾ ਦੀ ਫੇਰੀ

14 ਸਤੰਬਰ, 2021

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ, ਜਾਪਾਨੀ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਿਡੇਨ 24 ਸਤੰਬਰ, 2021 ਨੂੰ ਸੰਯੁਕਤ ਰਾਜ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿੱਚ ਚਤੁਰਭੁਜੀ ਢਾਂਚੇ ਦੇ ਆਗੂਆਂ ਦੇ ਸਿਖਰ ਸਮੇਲਨ ਵਿੱਚ ਹਿੱਸਾ ਲੈਣਗੇ। ਇਹ ਆਗੂ 12 ਮਾਰਚ, 2021 ਨੂੰ ਆਪਣੇ ਪਹਿਲੇ ਵਰਚੁਅਲ ਸਿਖਰ ਸਮੇਲਨ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ ਅਤੇ ਸਾਂਝੀ ਦਿਲਚਸਪੀ ਦੇ ਖੇਤਰੀ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕਰਨਗੇ।

COVID -19 ਮਹਾਂਮਾਰੀ ਨੂੰ ਰੋਕਣ ਦੀਆਂ ਚੱਲ ਰਹੀਆਂ ਆਪਣੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਉਹ ਇਸ ਸਾਲ ਮਾਰਚ ਵਿੱਚ ਐਲਾਨੀ ਗਈ ਟੀਕਾਕਰਨ ਦੀ ਪਹਿਲਕਦਮੀ ਦੀ ਸਮੀਖਿਆ ਕਰਨਗੇ। ਉਹ ਸਮਕਾਲੀ ਆਲਮੀ ਮੁੱਦਿਆਂ ਜਿਵੇਂ ਕ੍ਰਿਟਿਕਲ ਅਤੇ ਉੱਭਰ ਰਹੀਆਂ ਤਕਨਾਲੋਜੀਆਂ, ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚਾ, ਸਾਈਬਰ ਸੁਰੱਖਿਆ, ਸਮੁੰਦਰੀ ਸੁਰੱਖਿਆ, ਮਨੁੱਖੀ ਸਹਾਇਤਾ / ਬਿਪਦਾ ਪ੍ਰਬੰਧਨ, ਜਲਵਾਯੂ ਤਬਦੀਲੀ ਅਤੇ ਸਿੱਖਿਆ ਬਾਰੇ ਵੀ ਵਿਚਾਰ ਵਟਾਂਦਰਾ ਕਰਨਗੇ। ਇਸ ਸਿਖਰ ਸਮੇਲਨ ਨਾਲ ਆਜ਼ਾਦ, ਖੁੱਲ੍ਹਾ ਅਤੇ ਸਮਾਵੇਸ਼ੀ ਹਿੰਦ-ਪ੍ਰਸ਼ਾਂਤ ਖੇਤਰ ਯਕੀਨੀ ਬਣਾਉਣ ਦੇ ਸਾਂਝੇ ਦ੍ਰਿਸ਼ਟੀਕੋਣ ਰੱਖਣ ਵਾਲੇ ਆਗੂਆਂ ਨੂੰ ਗੱਲਬਾਤ ਕਰਨ ਦਾ ਵਡਮੁੱਲਾ ਮੌਕਾ ਮਿਲੇਗਾ।

ਪ੍ਰਧਾਨ ਮੰਤਰੀ 25 ਸਤੰਬਰ, 2021 ਨੂੰ ਨਿਊਯਾਰਕ ਵਿਖੇ ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 76ਵੇਂ ਸੈਸ਼ਨ ਦੇ ਉੱਚ ਪੱਧਰੀ ਸੈਗਮੇਂਟ ਦੀ ਆਮ ਬਹਿਸ ਨੂੰ ਸੰਬੋਧਨ ਕਰਨਗੇ। ਇਸ ਸਾਲ ਦੀ ਬਹਿਸ ਦਾ ਵਿਸ਼ਾ ਹੈ 'COVID -19 ਤੋਂ ਮੁਕਤੀ ਦੀ ਉਮੀਦ ਰਾਹੀਂ ਟਿਕਾਉਪਨ ਦੀ ਸਿਰਜਣਾ, ਟਿਕਾਊ ਢੰਗ ਨਾਲ ਮੁੜ ਉਸਾਰੀ, ਧਰਤੀ ਦੀਆਂ ਲੋੜਾਂ ਦਾ ਪ੍ਰਤੀਕਰਮ ਦੇਣਾ, ਲੋਕਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨਾ ਅਤੇ ਸੰਯੁਕਤ ਰਾਸ਼ਟਰ ਨੂੰ ਮੁੜ ਸੁਰਜੀਤ ਕਰਨਾ'।

ਨਵੀਂ ਦਿੱਲੀ

14 ਸਤੰਬਰ, 2021

DISCLAIMER: This is an approximate translation. The original is available in English on MEA's website and may be referred to as the official press release.